

ਸਿਰੀਰਾਗੁ ਮਹਲਾ ੧ ਘਰੁ ੩ ॥

Siree Raag, First Mehl, Third House:

ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ ॥

Make good deeds the soil, and let the Word of the Shabad be the seed;
irrigate it continually with the water of Truth.

ਹੋਇ ਕਿਰਸਾਣੁ ਈਮਾਨੁ ਜੰਮਾਇ ਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ ॥੧॥

Become such a farmer, and faith will sprout. This brings knowledge of heaven
and hell, you fool! ||1||

ਮਤੁ ਜਾਣ ਸਹਿ ਗਲੀ ਪਾਇਆ ॥

Do not think that your Husband Lord can be obtained by mere words.

ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥੧॥ ਰਹਾਉ ॥

You are wasting this life in the pride of wealth and the splendor of beauty.
||1||Pause||

ਐਬ ਤਨਿ ਚਿਕੜੋ ਇਹੁ ਮਨੁ ਮੀਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ ॥

The defect of the body which leads to sin is the mud puddle, and this mind is
the frog, which does not appreciate the lotus flower at all.

ਭਉਰੁ ਉਸਤਾਦੁ ਨਿਤ ਭਾਖਿਆ ਬੋਲੇ ਕਿਉ ਬੁਝੈ ਜਾ ਨਹ ਬੁਝਾਈ ॥੨॥

The bumble bee is the teacher who continually teaches the lesson. But how
can one understand, unless one is made to understand? ||2||

ਆਖਣੁ ਸੁਨਣਾ ਪਉਣ ਕੀ ਬਾਣੀ ਇਹੁ ਮਨੁ ਰਤਾ ਮਾਇਆ ॥

This speaking and listening is like the song of the wind, for those whose
minds are colored by the love of Maya.

ਖਸਮ ਕੀ ਨਦਰਿ ਦਿਲਹਿ ਪਸਿੰਦੇ ਜਿਨੀ ਕਰਿ ਏਕੁ ਧਿਆਇਆ ॥੩॥

The Grace of the Master is bestowed upon those who meditate on Him alone.
They are pleasing to His Heart. ||3||

ਤੀਹ ਕਰਿ ਰਖੇ ਪੰਜ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥

You may observe the thirty fasts, and say the five prayers each day, but
'Satan' can undo them.

ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ ਕਿਤ ਕੂ ਸੰਜਿਆਹੀ ॥੪॥੨੭॥

Says Nanak, you will have to walk on the Path of Death, so why do you bother to collect wealth and property? ||4||27||